

ਕੀਰਤਨ ਸੋਹਿਲਾ

ਸੋਹਿਲਾ

ਰਾਗੁ ਗਊੜੀ ਦੀਪਕੀ ਮਹਲਾ ੧
੧੬ ਸਤਿਗੁਰ ਪ੍ਰਸਾਦਿ ॥

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ
ਸੋਹਿਲਾ ਸਿਵਰਿਹੁ ਸਿਰਜਣਹਾਰੋ ॥ ੧ ॥ ਤੁਮ ਗਾਵਹੁ ਮੇਰੇ ਨਿਰਭਉ ਕਾ
ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥ ੧ ॥ ਰਹਾਉ ॥ ਨਿਤ
ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ

ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥ ੨ ॥ ਸੰਬਤਿ ਸਾਹਾ **ਲਿਖਿਆ** ਮਿਲਿ ਕਰਿ
 ਪਾਵਹੁ ਤੇਲੁ ॥ ਦੇਹੁ ਸਜਣ **ਅਸੀਸੜੀਆ** ਜਿਉ ਹੋਵੈ ਸਾਹਿਬ ਸਿਉ ਮੇਲੁ ॥ ੩ ॥
 ਘਰਿ ਘਰਿ ਏਹੋ **ਪਾਹੁਚਾ** ਸਦੜੇ ਨਿਤ ਪਵੰਨਿ ॥ ਸਦਣਹਾਰਾ **ਸਿਮਰੀਐ**
ਨਾਨਕ ਸੇ ਦਿਹ ਆਵੰਨਿ ॥ ੪ ॥ ੧ ॥

ਰਾਗੁ **ਆਸਾ** ਮਹਲਾ ੧ ॥

ਛਿਆ ਘਰ ਛਿਆ **ਗੁਰ** ਛਿਆ ਉਪਦੇਸ ॥ ਗੁਰੁ ਗੁਰੁ **ਏਕੋ** ਵੇਸ ਅਨੇਕ ॥ ੧ ॥
 ਬਾਬਾ ਜੈ **ਘਰਿ** ਕਰਤੇ ਕੀਰਤਿ ਹੋਇ ॥ ਸੋ ਘਰੁ **ਰਾਖੁ** ਵਡਾਈ ਤੋਇ ॥ ੧ ॥
 ਰਹਾਉ ॥ ਵਿਸੁਏ ਚਸਿਆ ਘੜੀਆ **ਪਹਰਾ** ਬਿਤੀ ਵਾਰੀ ਮਾਹੁ ਹੋਆ ॥ ਸੂਰਜੁ
ਏਕੋ ਗੁਤਿ ਅਨੇਕ ॥ **ਨਾਨਕ** ਕਰਤੇ **ਕੇ** ਕੇਤੇ ਵੇਸ ॥ ੨ ॥ ੨ ॥

ਗਾਗੁ ਧਨਾਸਰੀ ਮਹਲਾ ੧ ॥

ਗਰਾਨ ਮੈ **ਬਾਲੁ** ਰਵਿ ਚੰਦੁ ਦੀਪਕ **ਬਨੇ** ਤਾਰਿਕਾ **ਮੰਡਲ** ਜਨਕ ਮੌਤੀ ॥ ਧੂਪ
 ਮਲਆਨ ਲੋ ਪਵਣੁ ਚਵਰੋ **ਕਰੇ** ਸਗਲ **ਬਨਰਾਇ** ਛੁਲੰਤ ਜੋਤੀ ॥ ੧ ॥ ਕੈਸੀ
 ਆਰਤੀ ਹੋਇ ॥ ਭਵ **ਖੰਡਨਾ** ਤੇਰੀ ਆਰਤੀ ॥ ਅਨਹਤਾ **ਸਬਦ** ਵਾਜੰਤ ਭੇਰੀ ॥
 ੧ ॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ **ਕਉ** ਸਹਸ **ਮੁਰਤਿ** ਨਨਾ
 ਏਕ ਤੁੱਹੀ ॥ ਸਹਸ ਪਦ **ਬਿਮਲ** ਨਨ ਏਕ **ਪਦ** ਗੰਧ **ਬਿਨੁ** ਸਹਸ ਤਵ ਗੰਧ
 ਇਵ ਚਲਤ ਮੋਹੀ ॥ ੨ ॥ ਸਭ ਮਹਿ **ਜੋਤਿ** ਜੋਤਿ ਹੈ ਸੋਇ ॥ ਤਿਸ ਦੈ **ਚਾਨਣਿ**
 ਸਭ ਮਹਿ ਚਾਨਣੁ ਹੋਇ ॥ ਗੁਰ **ਸਾਖੀ** ਜੋਤਿ ਪਰਗਟੁ ਹੋਇ ॥ ਜੋ ਤਿਸੁ **ਭਾਵੈ** ਸੁ
 ਆਰਤੀ ਹੋਇ ॥ ੩ ॥ ਹਰਿ ਚਰਣ ਕਵਲ **ਮਕਰੰਦ** ਲੋਭਿਤ **ਮਨੋ** ਅਨਦਿਨੁੰ ਮੋਹਿ
 ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ **ਕਉ** ਹੋਇ ਜਾ ਤੇ ਤੇਰੈ

ਨਾਇ ਵਾਸਾ ॥ ੪ ॥ ੩ ॥

ਰਾਗੁ ਗਉੜੀ ਪੁਰਬੀ ਮਹਲਾ ੪ ॥

ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੁਰਬਿ
ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥ ੧ ॥ ਕਰਿ
ਸਾਧੂ ਅੰਜੂਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥ ੧ ॥ ਰਹਾਉ ॥
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ
ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥ ੨ ॥ ਹਰਿ
ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ
ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥ ੩ ॥ ਹਮ ਗਰੀਬ
ਮਸਕੀਨ ਪ੍ਰਭੁ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ

ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥ ੪ ॥ ੪ ॥

ਰਾਗੁ ਗਉੜੀ ਪੂਰਬੀ ਮਹਲਾ ੫ ॥

ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ
ਹਰਿ ਲਾਹਾ ਆਗੈ ਬਸਨੁ ਸੁਹੇਲਾ ॥ ੧ ॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ
ਮਿਲਿ ਕਾਜ ਸਵਾਰੇ ॥ ੧ ॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ
ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਬ ਕਬਾ ਤਿਨਿ
ਜਾਨੀ ॥ ੨ ॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥ ੩ ॥
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖ
ਮਾਰੈ ਮੋਕਉ ਕਰਿ ਸੰਤਨ ਕੀ ਧੂਰੇ ॥ ੪ ॥ ੫ ॥

(੧੨-੧੩)